

India-UAE Virtual Summit

February 18, 2022

ਭਾਰਤ-ਸੰਯੁਕਤ ਅਰਬ ਅਮੀਰਾਤ ਵਰਚੁਅਲ ਸਮਿਟ

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸਿਪਲ ਮਹਾਮਹਿਮਿ ਸ਼ੇਖ਼ ਮੁਹੰਮਦ ਬਿਨ ਜ਼ਾਯਦ ਅਲ ਨਹਯਾਨ ਨੇ ਅੱਜ ਇੱਕ ਵਰਚੁਅਲ ਬੈਠਕ ਕੀਤੀ। ਦੋਵੇਂ ਆਗੂਆਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਵਿੱਚ ਨਰਿੰਤਰ ਵਕੀਅਤ 'ਤੇ ਡੂੰਘੀ ਤਸੱਲੀ ਪ੍ਰਗਟਾਈ।

ਮਾਣਯੋਗ ਪ੍ਰਧਾਨ ਮੰਤਰੀ ਅਤੇ ਮਹਾਮਹਿਮਿ ਕ੍ਰਾਊਨ ਪ੍ਰਿੰਸਿਪਲ ਨੇ 'ਭਾਰਤ-ਯੂਏਈ ਕੰਪੋਜ਼ਿਟ ਰਣਨੀਤਕ ਗੱਠਜੋੜ ਵਿੱਚ ਪ੍ਰਗਤੀ: ਨਿਊ ਫਰੰਟੀਅਰਸ, ਨਿਊ ਮਾਇਲਸਟੋਨ' ਸਰਿਲੇਖ ਵਾਲਾ ਇੱਕ ਸਾਂਝਾ ਵਿਜ਼ਨ ਪੇਪਰ ਵੀ ਜਾਰੀ ਕੀਤਾ। ਇਹ ਬਿਆਨ ਭਾਰਤ ਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਅਗਾਂਹਵਧੂ ਸਾਂਝੇਦਾਰੀ ਲਈ ਇੱਕ ਰੂਪ-ਰੇਖਾ ਤਿਆਰ ਕਰਦਾ ਹੈ ਅਤੇ ਮੁੱਖ ਖੇਤਰਾਂ ਅਤੇ ਨਤੀਜਿਆਂ ਦੀ ਪਹਿਚਾਣ ਕਰਦਾ ਹੈ। ਇਸ ਦਾ ਸਾਂਝਾ ਉਦੇਸ਼ ਅਰਥਵਿਵਸਥਾ, ਉਰਜਾ, ਜਲਵਾਯੂ ਕਾਰਜ, ਉੱਭਰਦੀ ਟੈਕਨੋਲੋਜੀ, ਹਨਰ ਤੇ ਸਾੱਖਿਆ, ਭੋਜਨ ਸੁਰੱਖਿਆ, ਸਹਿਤ ਸੰਭਾਲ ਅਤੇ ਰੱਖਿਆ ਅਤੇ ਸੁਰੱਖਿਆ ਸਮੇਤ ਵਿਭਿੰਨ ਖੇਤਰਾਂ ਵਿੱਚ ਨਵੇਂ ਕਾਰੋਬਾਰ, ਨਵਿਸ਼ ਅਤੇ ਇਨੋਵੇਸ਼ਨ ਨੂੰ ਉਤਸ਼ਾਹਿਤ ਕਰਨਾ ਹੈ।

ਵਰਚੁਅਲ ਸਮਿਟ ਦੇ ਇੱਕ ਪ੍ਰਮੁੱਖ ਆਕਰਸ਼ਕ ਵਜੋਂ, ਭਾਰਤ-ਯੂਏਈ ਕੰਪੋਜ਼ਿਟ ਆਰਥਿਕ ਗੱਠਜੋੜ ਸਮਝੌਤੇ (ਸੀਈਪੀਏ) ਉੱਪਰ ਸ਼੍ਰੀ ਪੀਯਸ਼ ਗੋਇਲ, ਵਣਜ ਅਤੇ ਉਦਯੋਗ ਮੰਤਰੀ, ਅਤੇ ਯਏਈ ਦੇ ਆਰਥਿਕ ਮੰਤਰੀ ਅਬਦੁੱਲਾ ਬਿਨ ਤਕ ਅਲ ਮਾਰੀ ਦੁਆਰਾ ਹਸਤਾਖਰ ਕੀਤੇ ਗਏ। ਇਹ ਸਮਝੌਤਾ ਭਾਰਤ ਤੇ ਯੂਏਈ 'ਚ ਕਾਰੋਬਾਰਾਂ ਲਈ ਮਹੱਤਵਪੂਰਨ ਲਾਭ ਪਹੁੰਚਾਏਗਾ, ਜਿਸ ਵਿੱਚ ਵੱਧ ਮਾਰਕਟਿ ਪਹੁੰਚ ਅਤੇ ਘੱਟ ਫੀਸ ਸ਼ਾਮਲ ਹੈ। ਸੀਈਪੀਏ ਕਾਰਨ ਅਗਲੇ ਪੰਜ ਸਾਲਾਂ ਵਿੱਚ ਦੁਵੱਲਾ ਵਪਾਰ ਮੌਜੂਦਾ 60 ਅਰਬ ਡਾਲਰ ਤੋਂ ਵੱਧ ਕੇ 100 ਅਰਬ ਡਾਲਰ ਤੱਕ ਪਹੁੰਚਣ ਦੀ ਉਮੀਦ ਹੈ।

ਦੋਵੇਂ ਨੇਤਾਵਾਂ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਸੰਯੁਕਤ ਅਰਬ ਅਮੀਰਾਤ ਦੀ ਸਥਾਪਨਾ ਦੇ 50ਵੇਂ ਸਾਲ ਦੇ ਮੌਕੇ 'ਤੇ ਇੱਕ ਸਾਂਝੀ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ। ਸਮਿਟ ਦੌਰਾਨ ਭਾਰਤ ਅਤੇ ਯੂਏਈ ਦੀਆਂ ਇਕਾਈਆਂ ਦੇ ਦਰਮਿਆਨ ਦੋ ਸਮਝੌਤਿਆਂ ਦਾ ਐਲਾਨ ਵੀ ਕੀਤਾ ਗਿਆ। ਇਹ ਹਨ - ਫੂਡ ਸਕਓਰਿਟੀ ਕੋਰੀਡੋਰ ਇਨੀਸ਼ੀਏਟਿਵ 'ਤੇ ਏਪੀਈਡੀਏ ਅਤੇ ਡੀਪੀ ਵਰਲਡ ਅਤੇ ਅਲ ਦਾਹਰਾ ਵਿਚਾਲੇ ਅਨਾਜ ਸੁਰੱਖਿਆ ਲਾਂਘਾ ਪਹਲਿ ਉੱਤੇ ਸਹਮਿਤੀ-ਪੱਤਰ ਅਤੇ ਭਾਰਤ ਦੀ ਗਫਿਟ ਸਿਟੀ ਅਤੇ ਅਬੂ ਧਾਬੀ ਗਲੋਬਲ ਮਾਰਕਟਿ ਵਿਚਕਾਰ ਵੈੱਤੀ ਪ੍ਰੋਜੈਕਟਾਂ ਤੇ ਸੇਵਾਵਾਂ 'ਚ ਸਹਿਯੋਗ ਬਾਰੇ ਸਹਮਿਤੀ-ਪੱਤਰ। ਦੋ ਹੋਰ ਸਹਮਿਤੀ-ਪੱਤਰ - ਇੱਕ ਜਲਵਾਯੂ ਕਾਰਵਾਈ 'ਤੇ ਸਹਿਯੋਗ ਅਤੇ ਦੂਸਰਾ ਸਾੱਖਿਆ 'ਤੇ, ਵੀ ਦੋਵੇਂ ਧਰਿਾਂ ਵਿਚਾਲੇ ਸਹਮਿਤੀ ਬਣੀ ਹੈ।

ਪ੍ਰਧਾਨ ਮੰਤਰੀ ਨੇ ਕੋਵਿਡ ਮਹਾਮਾਰੀ ਦੇ ਦੌਰਾਨ ਭਾਰਤੀ ਭਾਈਚਾਰੇ ਦੀ ਦੇਖਭਾਲ ਕਰਨ ਦੇ ਲਈ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸਿਪਲ ਦਾ ਧੰਨਵਾਦ ਕੀਤਾ। ਉਨ੍ਹਾਂ ਨੂੰ ਜਲਦੀ ਹੀ ਭਾਰਤ ਆਉਣ ਦਾ ਸੱਦਾ ਵੀ ਦਿੱਤਾ।

ਨਵੀਂ ਦਿੱਲੀ

18 ਫਰਵਰੀ, 2022

DISCLAIMER: This is an approximate translation. The original is available in English on MEA's website and may be referred to as the official press release.